

External Affairs Minister's bilateral engagements on the sidelines of the Special ASEAN-India Foreign Ministers' Meeting

June 17, 2022

ਆਸੀਆਨ-ਭਾਰਤ ਦੇ ਵਿਦੇਸ਼ ਮੰਤਰੀਆਂ ਦੀ ਵਿਸ਼ੇਸ਼ ਮੀਟਿੰਗ ਦੇ ਮੌਕੇ ਵਿਦੇਸ਼ ਮੰਤਰੀ ਦੀਆਂ ਦੁਵੱਲੀਆਂ ਮੁਲਾਕਾਤਾਂ

17 ਜੂਨ, 2022

1. ਆਸੀਆਨ-ਭਾਰਤ ਦੇ ਵਿਦੇਸ਼ ਮੰਤਰੀਆਂ ਦੀ ਵਿਸ਼ੇਸ਼ ਮੀਟਿੰਗ ਦੇ ਮੌਕੇ 'ਤੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਬਰੂਨੇਈ, ਇੰਡੋਨੇਸ਼ੀਆ, ਮਲੇਸ਼ੀਆ, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਦੇ ਆਪਣੇ ਹਮਰੁਤਬਾਵਾਂ ਨਾਲ ਦੁਵੱਲੀਆਂ ਮੁਲਾਕਾਤਾਂ ਵਿਚ ਭਾਗ ਲਿਆ।
2. 16 ਜੂਨ ਨੂੰ ਬਰੂਨੇਈ ਦੇ ਵਿਦੇਸ਼ ਮੰਤਰੀ II ਦਾਟੋ ਏਰੀਵਾਨਪੀਹੀਨ ਯੂਸਫ ਨਾਲ ਹੋਈ ਆਪਣੀ ਮੀਟਿੰਗ ਵਿੱਚ ਦੋਵਾਂ ਮੰਤਰੀਆਂ ਨੇ ਦੁਵੱਲੇ ਸਬੰਧਾਂ ਵਿੱਚ ਤਰੱਕੀ ਦੀ ਸਮੀਖਿਆ ਕੀਤੀ। ਉਹ ਇਸ ਗੱਲ 'ਤੇ ਸਹਿਮਤ ਸਨ ਕਿ ਵਪਾਰ ਅਤੇ ਨਿਵੇਸ਼, ਹਾਈਡਰੋਕਾਰਬਨ ਅਤੇ ਪੈਟਰੋਕੈਮੀਕਲ, ਪੁਲਾੜ, ਖੇਤੀਬਾੜੀ ਅਤੇ ਫਾਰਮਾਸਿਊਟੀਕਲ ਦੇ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।
3. ਆਪਣੀ ਇੰਡੋਨੇਸ਼ੀਆਈ ਹਮਰੁਤਬਾ ਇੰਡੋਨੇਸ਼ੀਆਈ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀਮਤੀ ਰੇਤਨੋ ਮਰਸੁਦੀ ਨਾਲ ਵਿਦੇਸ਼ ਮੰਤਰੀ ਨੇ 17 ਜੂਨ, 2022 ਨੂੰ ਸਾਂਝਾ ਕਮਿਸ਼ਨ ਦੀ 7ਵੀਂ ਮੀਟਿੰਗ (JCM) ਕੀਤੀ। ਦੋਵਾਂ ਮੰਤਰੀਆਂ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਭਾਰਤ-ਇੰਡੋਨੇਸ਼ੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਮੰਤਰੀਆਂ ਨੇ "ਕੂਟਨੀਤਕ ਅਤੇ ਅਧਿਕਾਰਤ/ਸੇਵਾ ਪਾਸਪੋਰਟ ਧਾਰਕਾਂ ਲਈ ਵੀਜ਼ਾ ਸਬੰਧੀ ਲੋੜਾਂ ਤੋਂ ਛੋਟ ਬਾਰੇ ਸਮਝੌਤੇ" 'ਤੇ ਹਸਤਾਖਰ ਕੀਤੇ। ਉਨ੍ਹਾਂ ਨੇ ਭਾਰਤ ਦੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਅਤੇ ਇੰਡੋਨੇਸ਼ੀਆ ਦੇ ਨੈਸ਼ਨਲ ਨਾਰਕੋਟਿਕਸ ਬੋਰਡ ਵਿਚਕਾਰ ਨਸ਼ੀਲੇ ਪਦਾਰਥਾਂ ਅਤੇ ਉਨ੍ਹਾਂ ਦੇ ਕੱਚੇ ਮਾਲ ਦੀ ਗੈਰ-ਕਾਨੂੰਨੀ ਤਸਕਰੀ ਦਾ ਮੁਕਾਬਲਾ ਕਰਨ ਅਤੇ ਨੈਸ਼ਨਲ ਸ਼ੂਗਰ ਇੰਸਟੀਚਿਊਟ, ਕਾਨਪੁਰ ਅਤੇ ਪੌਲੀਟੈਕਨਿਕ ਪੈਰੈਕਬੂਨਾਂ LPP, ਯੋਗਕਰਤਾ ਵਿਚਕਾਰ ਸਮਝੌਤਾ ਹੋਇਆ। ਦੋਵਾਂ ਮੰਤਰੀਆਂ ਨੇ ਹਿੰਦ-ਪ੍ਰਸ਼ਾਂਤ ਸਮੇਤ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਵਿਦੇਸ਼ ਮੰਤਰੀ ਨੇ ਜੀ-20 ਦੀ ਪ੍ਰਧਾਨਗੀ ਲਈ ਇੰਡੋਨੇਸ਼ੀਆ ਨਾਲ ਇਕਮੁੱਠਤਾ ਪ੍ਰਗਟਾਈ ਅਤੇ ਇਸ ਦੀਆਂ ਤਰਜੀਹਾਂ ਦੀ ਹਮਾਇਤ ਕੀਤੀ।
4. ਵਿਦੇਸ਼ ਮੰਤਰੀ ਨੇ 17 ਜੂਨ ਨੂੰ ਮਲੇਸ਼ੀਆਈ ਵਿਦੇਸ਼ ਮੰਤਰੀ ਦਾਤੋ ਸ਼੍ਰੀ ਸੈਫੁਦੀਨ ਅਬਦੁੱਲਾ ਨਾਲ ਵੀ ਮੁਲਾਕਾਤ ਕੀਤੀ ਅਤੇ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਦੀ ਆਪਸੀ ਮਾਨਤਾ ਸਬੰਧੀ ਵਿਚਾਰ ਸਾਂਝੇ ਕੀਤੀ। ਦੋਵਾਂ ਮੰਤਰੀਆਂ ਨੇ ਪਾਮ ਆਇਲ ਅਤੇ ਹਾਈਡਰੋਕਾਰਬਨ ਵਰਗੇ ਖੇਤਰਾਂ ਸਮੇਤ ਆਰਥਿਕ ਅਤੇ ਵਪਾਰਕ ਸਬੰਧਾਂ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਸਬੰਧਾਂ ਨੂੰ ਨਵੀਂ ਰਫਤਾਰ ਦੇਣ ਦਾ ਫੈਸਲਾ ਕੀਤਾ। ਉਹਨਾਂ ਨੇ ਸਾਂਝਾ ਕਮਿਸ਼ਨ ਦੀ ਅਗਲੀ ਮੀਟਿੰਗ ਮਲੇਸ਼ੀਆ ਵਿੱਚ ਕਰਨ ਉੱਤੇ ਸਹਿਮਤੀ ਪ੍ਰਗਟਾਈ। ਉਨ੍ਹਾਂ ਨੇ ਖੇਤਰੀ ਅਤੇ ਆਲਮੀ ਘਟਨਾਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।

5. ਸਿੰਗਾਪੁਰ ਦੇ ਵਿਦੇਸ਼ ਮੰਤਰੀ ਮਹਾਮਹਿਮ ਡਾ. ਵਿਵਿਅਨ ਬਾਲਾਕ੍ਰਿਸ਼ਨਨ ਨੇ 15 ਜੂਨ ਨੂੰ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਵਪਾਰ ਅਤੇ ਨਿਵੇਸ਼, ਡਿਜੀਟਲ ਅਰਥਵਿਵਸਥਾ ਅਤੇ ਵਿੱਤ, ਹਰੇ ਵਿਕਾਸ ਅਤੇ ਵਿਕਾਸ, ਅਤੇ ਸੰਪਰਕ ਵਰਗੇ ਖੇਤਰਾਂ ਸਮੇਤ ਦੋਵਾਂ ਦੇਸ਼ਾਂ ਵਿਚਕਾਰ ਬਹੁਪੱਖੀ ਸਬੰਧਾਂ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਇਸ ਖੇਤਰ ਵਿੱਚ ਆਲਮੀ ਭੂ-ਰਾਜਨੀਤਿਕ ਚੁਣੌਤੀਆਂ ਅਤੇ ਘਟਨਾਵਾਂ ਬਾਰੇ ਵੀ ਵਿਆਪਕ ਗੱਲਬਾਤ ਕੀਤੀ। ਦੋਵੇਂ ਮੰਤਰੀਆਂ ਨੇ ਵਧੇਰੇ ਮੰਤਰੀ ਪੱਧਰੀ ਜੁੜਾਅ ਰਾਹੀਂ ਸਬੰਧਾਂ ਨੂੰ ਨਵਾਂ ਹੁਲਾਰਾ ਦੇਣ ਦੀ ਲੋੜ 'ਤੇ ਸਹਿਮਤੀ ਪ੍ਰਗਟਾਈ।

6. ਵਿਦੇਸ਼ ਮੰਤਰੀ ਨੇ ਉਪ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਦੂਤ ਅਤੇ ਥਾਈਲੈਂਡ ਦੀ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀਮਤੀ ਪੋਰਨਪਿਮੋਲ ਕੰਚਨਲਕ ਨਾਲ ਵੀ 16 ਜੂਨ ਨੂੰ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਥਾਈਲੈਂਡ ਵੱਲੋਂ ਬਿਮਸਟੇਕ ਦੀ ਪ੍ਰਧਾਨਗੀ ਦੌਰਾਨ ਭਾਰਤ ਵੱਲੋਂ ਪੂਰੀ ਹਮਾਇਤ ਦੇਣ ਦਾ ਭਰੋਸਾ ਦਿੱਤਾ।

7. ਵਿਦੇਸ਼ ਮੰਤਰੀ ਅਤੇ ਵੀਅਤਨਾਮ ਦੇ ਵਿਦੇਸ਼ ਮੰਤਰੀ ਮਹਾਮਹਿਮ ਸ਼੍ਰੀ ਬੁਈ ਥਾਨਹ ਸੋਨ ਨੇ 17 ਜੂਨ ਨੂੰ ਦੁਵੱਲੀ ਮੀਟਿੰਗ ਕੀਤੀ ਅਤੇ ਕੂਟਨੀਤਕ ਸਬੰਧਾਂ ਦੇ 50 ਸਾਲਾਂ ਦੇ ਜਸ਼ਨਾਂ ਦਾ ਲੋਗੋ ਵੀ ਲਾਂਚ ਕੀਤਾ। ਇਹ ਮੀਟਿੰਗ ਵੀਅਤਨਾਮ ਦੇ ਦੂਤਾਵਾਸ ਦੀ ਨਵੀਂ ਚਾਂਸਰੀ ਇਮਾਰਤ ਵਿੱਚ ਹੋਈ। ਮੰਤਰੀਆਂ ਨੇ ਵੱਖ-ਵੱਖ ਦੁਵੱਲੇ ਮੁੱਦਿਆਂ ਅਤੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਉੱਚ ਪੱਧਰੀ ਵਟਾਂਦਰੇ ਬਾਰੇ ਵੀ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਭਾਰਤ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ CERT-In ਅਤੇ ਵੀਅਤਨਾਮ ਦੇ, ਸੂਚਨਾ ਅਤੇ ਸੰਚਾਰ ਮੰਤਰਾਲੇ ਦੇ VNCERT ਵਿਚਕਾਰ ਸਾਈਬਰ ਸੁਰੱਖਿਆ 'ਤੇ ਸਮਝੌਤਾ ਹੋਇਆ।

ਨਵੀਂ ਦਿੱਲੀ

17 ਜੂਨ, 2022

DISCLAIMER: This is an approximate translation. The original is available in English on MEA's website and may be referred to as the official press release.